

ਸਾਰਗ ਮਹਲਾ ੫ ॥

Saarang, Fifth Mehl:

ਟੂਟੀ ਨਿੰਦਕ ਕੀ ਅਧ ਬੀਚ ॥

The slanderer is destroyed in mid-stream.

ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੁਚੀ ਮੀਚ ॥੧॥ ਰਹਾਉ ॥

Our Lord and Master is the Saving Grace, the Protector of His humble servants; those who have turned their backs on the Guru are overtaken by death. ||1||Pause||

ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥

No one listens to what he says; he is not allowed to sit anywhere.

ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥

He suffers in pain here, and falls into hell hereafter. He wanders in endless reincarnations. ||1||

ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥

He has become infamous across worlds and galaxies; he receives according to what he has done.

ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥

Nanak seeks the Sanctuary of the Fearless Creator Lord; he sings His Glorious Praises in ecstasy and bliss. ||2||83||106||